

# ਜੰਗਲੀ ਅੱਗਾਂ ਲਈ ਤਿਆਰ ਰਹੋ

ਆਪਣੇ ਪਰਿਵਾਰ ਅਤੇ ਘਰ ਨੂੰ ਜੰਗਲੀ ਅੱਗਾਂ ਲਈ ਤਿਆਰ ਕਰੋ।



ਕੀ ਤੁਸੀਂ ਜਾਣਦੇ ਹੋ?

- ਆਸਟ੍ਰੇਲੀਆ ਵਿੱਚ ਦੁਨੀਆ ਦੀਆਂ ਸਭ ਤੋਂ ਭਿਆਨਕ ਜੰਗਲੀ ਅੱਗਾਂ ਵਿੱਚੋਂ ਕੁੱਝ ਲੱਗਦੀਆਂ ਹਨ।
- ਆਸਟ੍ਰੇਲੀਆ ਵਿੱਚ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੀਆਂ ਹਰ 10 ਵਿੱਚੋਂ 4 ਮੌਤਾਂ ਜੰਗਲੀ ਅੱਗਾਂ ਕਾਰਨ ਹੁੰਦੀਆਂ ਹਨ।
- 2019-2020 ਦੀਆਂ "ਦਾ ਬਲੈਕ ਸਮਰ" ਜੰਗਲੀ ਅੱਗਾਂ ਨੇ ਲਗਭਗ 17 ਮਿਲੀਅਨ ਹੈਕਟੇਅਰ ਜ਼ਮੀਨ ਸਾੜ ਦਿੱਤੀ ਸੀ - ਜੋ ਲੱਗਭਗ ਸੀਰੀਆ ਦੇ ਆਕਾਰ ਦੇ ਬਰਾਬਰ ਹੈ।

## ਜੰਗਲੀ ਅੱਗ ਕੀ ਹੁੰਦੀ ਹੈ?

ਜੰਗਲੀ ਅੱਗ ਇੱਕ ਗੈਰ-ਯੋਜਨਾਬੱਧ ਅੱਗ ਹੁੰਦੀ ਹੈ, ਜੋ ਘਾਹ ਨੂੰ ਜਾਂ ਜੰਗਲੀ ਖੇਤਰਾਂ ਵਿੱਚ ਲੱਗਦੀ ਹੈ। ਜੰਗਲੀ ਅੱਗ ਖਤਰਨਾਕ ਹੁੰਦੀ ਹੈ ਅਤੇ ਲੋਕਾਂ, ਸੰਪਤੀ ਅਤੇ ਵਾਤਾਵਰਣ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੀ ਹੈ।

ਅੱਗ ਲੱਗੇ ਹੋਣ ਦੌਰਾਨ ਘਰਾਂ ਦੇ ਨਸ਼ਟ ਹੋਣ ਦਾ ਮੁੱਖ ਕਾਰਨ ਅੰਗਆਰਿਆਂ ਦੇ ਹਮਲੇ ਹੁੰਦੇ ਹਨ। ਸੜ ਰਹੀਆਂ ਟਾਹਣੀਆਂ ਅਤੇ ਪੱਤੇ ਕਈ ਕਿਲੋਮੀਟਰ ਤੱਕ ਉੱਡ ਸਕਦੇ ਹਨ, ਜੋ ਕਿ ਦਰਾਰਾਂ ਰਾਹੀਂ ਘਰਾਂ ਵਿੱਚ ਦਾਖਲ ਹੋ ਕੇ ਅੱਗ ਲਗਾ ਸਕਦੇ ਹਨ।

### ਕੀ ਮੈਂ ਖ਼ਤਰੇ ਵਿੱਚ ਹਾਂ?

ਜੇਕਰ ਤੁਸੀਂ ਜੰਗਲਾਂ, ਘਾਹ ਦੇ ਮੈਦਾਨਾਂ ਜਾਂ ਬੁਸ਼ਲੈਂਡ ਦੇ ਨੇੜੇ ਰਹਿੰਦੇ ਹੋ, ਖ਼ਾਸ ਕਰਕੇ ਦਿਹਾਤੀ, ਤੰਟਵਰਤੀ ਜਾਂ ਅਰਧ-ਸ਼ਹਿਰੀ ਇਲਾਕਿਆਂ ਵਿੱਚ ਜੋ ਪੇਂਡੂ ਜ਼ਮੀਨ ਦੀ ਸਰਹੱਦ ਨਾਲ ਲੱਗਦੇ ਹਨ, ਤਾਂ ਤੁਹਾਨੂੰ ਜੰਗਲੀ ਅੱਗ ਦਾ ਸਭ ਤੋਂ ਵੱਧ ਖ਼ਤਰਾ ਹੁੰਦਾ ਹੈ।



### ਚੇਤਾਵਨੀ ਜਾਣਕਾਰੀ

ਜੰਗਲੀ ਅੱਗਾਂ ਲਈ ਤਿਆਰ ਰਹਿਣ ਲਈ, ਤੁਹਾਨੂੰ ਦੋ ਮਹੱਤਵਪੂਰਨ ਜਾਣਕਾਰੀਆਂ ਦੀ ਲੋੜ ਹੁੰਦੀ ਹੈ:



- ਅੱਗ ਲੱਗਣ ਦੇ ਖ਼ਤਰੇ ਦੀ ਰੇਟਿੰਗ (FDR)** ਜੋ ਤੁਹਾਨੂੰ ਦੱਸਦੀ ਕਿ ਜੇਕਰ ਅੱਗ ਲੱਗ ਜਾਵੇ ਤਾਂ ਉਹ ਕਿੰਨੀ ਕੁ ਖ਼ਤਰਨਾਕ ਹੋ ਸਕਦੀ ਹੈ।
- ਆਸਟ੍ਰੇਲੀਆਈ ਚੇਤਾਵਨੀ ਪ੍ਰਣਾਲੀ** ਜੋ ਐਮਰਜੈਂਸੀ ਸੇਵਾਵਾਂ ਵੱਲੋਂ ਇਹ ਦੱਸਣ ਲਈ ਵਰਤੀ ਜਾਂਦੀ ਹੈ ਕਿ ਲੱਗੀ ਹੋਈ ਅੱਗ ਤੋਂ ਖ਼ਤਰਾ ਕਿੰਨਾ ਕੁ ਗੰਭੀਰ ਹੈ। ਇਸ ਵਿੱਚ ਤਿੰਨ ਚੇਤਾਵਨੀ ਪੱਧਰ ਹਨ ਜੋ ਤੁਹਾਨੂੰ ਕਰਨ ਵਾਲੀਆਂ ਕਾਰਵਾਈਆਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।



ਸਲਾਹ



ਚੌਕਸ ਰਹੋ ਅਤੇ  
ਕਾਰਵਾਈ ਕਰੋ



ਐਮਰਜੈਂਸੀ  
ਚੇਤਾਵਨੀ

## ਜੰਗਲੀ ਅੱਗ ਲਈ ਕਿਵੇਂ ਤਿਆਰੀ ਕਰਨੀ ਹੈ?

ਅੱਜ ਤਿਆਰੀ ਕਰਨ ਨਾਲ, ਜੇਕਰ ਕੱਲ੍ਹ ਨੂੰ ਜੰਗਲੀ ਅੱਗ ਲੱਗਦੀ ਹੈ ਤਾਂ ਤੁਸੀਂ ਸੁਰੱਖਿਅਤ ਰਹਿ ਸਕਦੇ ਹੋ। ਆਪਣੇ ਘਰ ਦੇ ਹਰ ਵਿਅਕਤੀ ਨਾਲ ਗੱਲ ਕਰੋ ਅਤੇ ਇਕੱਠੇ ਤਿਆਰੀ ਕਰੋ, ਤਾਂ ਜੋ ਹਰ ਕੋਈ ਜਾਣਦਾ ਹੋਵੇ ਕਿ ਕੀ ਕਰਨਾ ਹੈ।

ਜੰਗਲੀ ਅੱਗ ਤੋਂ ਬਚਣ ਦੀ ਤਿਆਰੀ ਕਰਨ ਲਈ, ਤੁਹਾਨੂੰ ਇਹ ਕਰਨਾ ਚਾਹੀਦਾ ਹੈ:



ਆਪਣੇ ਘਰ ਨੂੰ ਤਿਆਰ ਕਰੋ



ਜੰਗਲੀ ਅੱਗ ਤੋਂ ਬਚਾਅ ਦੀ ਯੋਜਨਾ ਬਣਾਓ



ਐਮਰਜੈਂਸੀ ਕਿੱਟ ਪੈਕ ਕਰੋ



ਆਪਣੇ ਗੁਆਂਢੀਆਂ ਅਤੇ ਸਥਾਨਕ ਭਾਈਚਾਰੇ ਨਾਲ ਗੱਲ ਕਰੋ।

ਹੋਰ ਜਾਣਕਾਰੀ ਲਈ, ਇਸ ਵੈੱਬਸਾਈਟ 'ਤੇ ਜਾਓ:

[getready.gov.au/punjabi](https://getready.gov.au/punjabi)



Australian Government  
National Emergency  
Management Agency

## ਆਪਣੇ ਘਰ ਨੂੰ ਤਿਆਰ ਕਰੋ

- ਛੱਤ ਅਤੇ ਪਰਨਾਲੇ ਸਾਫ਼ ਕਰੋ।
- ਦਰੱਖਤਾਂ ਦੀਆਂ ਟਾਹਣੀਆਂ ਕੱਟੋ, ਲਾਅਨ ਦਾ ਘਾਹ ਕੱਟੋ ਅਤੇ ਜਲਣਸ਼ੀਲ ਸਮੱਗਰੀ ਇਕੱਠੀ ਕਰਕੇ ਹਟਾਓ।
- ਦੀਵਾਰਾਂ, ਫਰਸ਼ਾਂ, ਖਿੜਕੀਆਂ, ਦਰਵਾਜ਼ਿਆਂ ਅਤੇ ਛੱਤਾਂ ਵਿਚਲੀਆਂ ਦਰਾਰਾਂ ਨੂੰ ਬੰਦ ਕਰੋ।



## ਜੰਗਲੀ ਅੱਗ ਤੋਂ ਬਚਾਅ ਦੀ ਯੋਜਨਾ ਬਣਾਓ

ਆਪਣੇ ਪਰਿਵਾਰ ਨਾਲ ਗੱਲ ਕਰੋ ਕਿ ਜੇਕਰ ਜੰਗਲੀ ਅੱਗ ਤੁਹਾਡੇ ਘਰ ਨੂੰ ਖ਼ਤਰਾ ਪੈਦਾ ਕਰਦੀ ਹੈ ਤਾਂ ਤੁਸੀਂ ਕੀ ਕਰੋਗੇ।

ਅੱਜ ਤਿਆਰੀ ਕਰਨ ਨਾਲ, ਤੁਹਾਨੂੰ ਸੁਰੱਖਿਅਤ ਰਹਿਣ ਅਤੇ ਜੰਗਲੀ ਅੱਗ ਦੇ ਨੇੜੇ ਹੋਣ 'ਤੇ ਤਣਾਅ ਘੱਟ ਕਰਨ ਵਿੱਚ ਮਦਦ ਮਿਲ ਸਕਦੀ ਹੈ। ਜੇ ਲੋਕ ਤਿਆਰ ਹੁੰਦੇ ਹਨ, ਉਹ ਵਧੇਰੇ ਤੇਜ਼ੀ ਨਾਲ ਮੁੜ ਸੰਭਾਲ ਜਾਂਦੇ ਹਨ।

ਜੰਗਲੀ ਅੱਗ ਬਚਾਅ ਯੋਜਨਾ ਇੱਕ ਲਿਖਤੀ ਦਸਤਾਵੇਜ਼ ਹੁੰਦਾ ਹੈ। ਆਪਣੀ ਯੋਜਨਾ ਵਿੱਚ ਇਹ ਚੀਜ਼ਾਂ ਸ਼ਾਮਲ ਕਰੋ:

### ਐਮਰਜੈਂਸੀ ਵਿੱਚ ਤੁਸੀਂ ਕਿਸ ਨੂੰ ਫ਼ੋਨ ਕਰੋਗੇ?

ਮਦਦ ਮੰਗਣ ਦੀ ਲੋੜ ਪੈਣ ਦੀ ਸਥਿਤੀ ਲਈ, ਆਪਣੀ ਯੋਜਨਾ ਵਿੱਚ ਮਹੱਤਵਪੂਰਨ ਫ਼ੋਨ ਨੰਬਰਾਂ ਦੀ ਸੂਚੀ ਕੋਲ ਰੱਖੋ।

### ਤੁਹਾਨੂੰ ਛੱਡ ਕੇ ਕਦੋਂ ਜਾਣਾ ਚਾਹੀਦਾ ਹੈ ਅਤੇ ਜਦੋਂ ਤੁਸੀਂ ਜਾਵੋਗੇ ਤਾਂ ਤੁਸੀਂ ਕਿਵੇਂ ਸੁਰੱਖਿਅਤ ਰਹੋਗੇ?

- ਦੇਰੀ ਨਾ ਕਰੋ। ਜਦੋਂ ਅਧਿਕਾਰੀ ਤੁਹਾਨੂੰ ਇਲਾਕਾ/ਘਰ ਖ਼ਾਲੀ ਕਰਨ ਦੀ ਸਲਾਹ ਦੇਣ, ਤਾਂ ਹਮੇਸ਼ਾ ਉਨ੍ਹਾਂ ਦੀ ਗੱਲ ਸੁਣੋ। ਜੇਕਰ ਤੁਸੀਂ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਹੋ, ਤਾਂ ਚਲੇ ਜਾਓ। ਤੁਹਾਨੂੰ ਇਲਾਕਾ ਖ਼ਾਲੀ ਕਰਨ ਦੀ ਸਲਾਹ ਮਿਲਣ ਤੱਕ ਉਡੀਕ ਕਰਨ ਦੀ ਲੋੜ ਨਹੀਂ ਹੈ।
- ਜਲਦੀ ਚਲੇ ਜਾਣਾ ਸਭ ਤੋਂ ਸੁਰੱਖਿਅਤ ਰਸਤਾ ਹੈ।
- ਅੱਗ ਲੱਗਣ ਦੇ ਵੱਧ ਖ਼ਤਰੇ ਵਾਲੇ ਦਿਨ ਤੋਂ ਪਹਿਲਾਂ ਵਾਲੀ ਰਾਤ ਨੂੰ ਜਾਂ ਸਵੇਰੇ ਬਹੁਤ ਜਲਦੀ ਚਲੇ ਜਾਓ।
- ਸੜਕਾਂ ਬੰਦ ਹੋਣ ਦੀ ਸਥਿਤੀ ਲਈ, ਪਹਿਲਾਂ ਤੋਂ ਕਈ ਬਦਲਵੇਂ ਰਸਤਿਆਂ ਦੀ ਯੋਜਨਾ ਬਣਾਓ।

### ਤੁਸੀਂ ਕਿੱਥੇ ਜਾਵੋਗੇ?

- ਉਨ੍ਹਾਂ ਪਰਿਵਾਰਕ ਮੈਂਬਰਾਂ ਜਾਂ ਦੋਸਤਾਂ ਨਾਲ ਰਹੋ, ਜੋ ਅੱਗ ਵਾਲੇ ਇਲਾਕੇ ਤੋਂ ਦੂਰ ਰਹਿੰਦੇ ਹਨ।
- ਕਿਸੇ ਕਮਿਊਨਿਟੀ ਨਿਕਾਸੀ ਕੇਂਦਰ ਵਿੱਚ ਜਾਓ।

ਆਪਣੇ ਇਲਾਕੇ ਦੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਲਈ ਰਾਜ ਅਤੇ ਸਥਾਨਕ ਸਰਕਾਰ ਦੀਆਂ ਐਮਰਜੈਂਸੀ ਸੇਵਾ ਵੈੱਬਸਾਈਟਾਂ ਅਤੇ ਸੋਸ਼ਲ ਮੀਡੀਆ ਨੂੰ ਨਿਯਮਿਤ ਤੌਰ 'ਤੇ ਚੈਕ ਕਰੋ।



## ਐਮਰਜੈਂਸੀ ਕਿੱਟ ਪੈਕ ਕਰੋ

ਐਮਰਜੈਂਸੀ ਕਿੱਟ ਇੱਕ ਡੱਬਾ ਜਾਂ ਬੈਗ ਹੁੰਦਾ ਹੈ ਜਿਸ ਵਿੱਚ ਜ਼ਰੂਰੀ ਚੀਜ਼ਾਂ ਹੁੰਦੀਆਂ ਹਨ, ਜਿਸਨੂੰ ਤੁਸੀਂ ਅੱਜ ਹੀ ਪੈਕ ਕਰ ਸਕਦੇ ਹੋ, ਤਾਂ ਜੋ ਜੇਕਰ ਜੰਗਲੀ ਅੱਗ ਜਾਂ ਕੋਈ ਹੋਰ ਐਮਰਜੈਂਸੀ ਹੁੰਦੀ ਹੈ ਤਾਂ ਤੁਸੀਂ ਤਿਆਰ ਹੋਵੋ।

ਬਿਜਲੀ ਜਾਂ ਪਾਣੀ ਤੋਂ ਬਿਨਾਂ ਘਰ ਵਿੱਚ ਰਹਿਣ ਦੀ ਸਥਿਤੀ ਲਈ, ਇਸ ਵਿੱਚ ਘੱਟੋ-ਘੱਟ ਤਿੰਨ ਦਿਨਾਂ ਦੀ ਸਪਲਾਈ ਕੋਲ ਰੱਖੋ।

ਆਪਣੀ ਕਿੱਟ ਨੂੰ ਸੁੱਕੀ ਅਤੇ ਆਸਾਨੀ ਨਾਲ ਪਹੁੰਚਣ ਯੋਗ ਥਾਂ 'ਤੇ ਰੱਖੋ, ਅਤੇ ਯਕੀਨੀ ਬਣਾਓ ਕਿ ਤੁਹਾਡੇ ਘਰ ਦੇ ਹਰ ਵਿਅਕਤੀ ਨੂੰ ਪਤਾ ਹੋਵੇ ਕਿ ਇਹ ਕਿੱਥੇ ਰੱਖੀ ਹੋਈ ਹੈ।



## ਆਪਣੀ ਐਮਰਜੈਂਸੀ ਕਿੱਟ ਵਿੱਚ ਕੀ ਪੈਕ ਕਰਨਾ ਹੈ?

ਇਨ੍ਹਾਂ ਚੀਜ਼ਾਂ ਨੂੰ ਹੁਣੇ ਪੈਕ ਕਰੋ ਤਾਂ ਜੋ ਤੁਹਾਡੀ ਕਿੱਟ ਹਮੇਸ਼ਾ ਤਿਆਰ ਰਹੇ। ਆਪਣੇ ਪਰਿਵਾਰ ਦੀ ਖ਼ਾਸ ਸਥਿਤੀ ਦੇ ਅਧਾਰ 'ਤੇ, ਤੁਹਾਨੂੰ ਆਪਣੀ ਕਿੱਟ ਵਿੱਚ ਕੁਝ ਹੋਰ ਚੀਜ਼ਾਂ ਵੀ ਸ਼ਾਮਲ ਕਰਨੀਆਂ ਪੈ ਸਕਦੀਆਂ ਹਨ।

- ☐ ਕੱਪੜੇ
- ☐ ਉੱਨੀ ਕੰਬਲ
- ☐ ਨਹਾਉਣ-ਧੋਣ ਦਾ ਸਾਮਾਨ ਅਤੇ ਟਾਇਲਟ ਪੇਪਰ
- ☐ ਸਨਸਕ੍ਰੀਨ ਅਤੇ ਹੈਂਡ ਸੈਨੀਟਾਈਜ਼ਰ
- ☐ ਦਵਾਈਆਂ ਅਤੇ ਫ਼ਸਟ ਏਡ ਕਿੱਟ
- ☐ ਪਾਣੀ (ਹਰ ਵਿਅਕਤੀ ਲਈ ਘੱਟੋ-ਘੱਟ 3 ਲੀਟਰ, ਪ੍ਰਤੀ ਦਿਨ)
- ☐ ਭੋਜਨ (ਲੰਬੇ ਸਮੇਂ ਤੱਕ ਖ਼ਰਾਬ ਨਾ ਹੋਣ ਵਾਲਾ ਭੋਜਨ ਅਤੇ ਕੈਨ ਓਪਨਰ)
- ☐ ਬੈਟਰੀ ਨਾਲ ਚੱਲਣ ਵਾਲਾ ਰੇਡੀਓ
- ☐ ਟਾਰਚ ਅਤੇ ਵਾਧੂ ਬੈਟਰੀਆਂ (ਸੈੱਲ)

ਜੇਕਰ ਤੁਹਾਨੂੰ ਘਰ ਛੱਡਣਾ ਪਵੇ, ਤਾਂ ਇਹ ਸਾਮਾਨ ਜ਼ਰੂਰ ਨਾਲ ਲੈ ਕੇ ਜਾਓ:

- ☐ ਮੋਬਾਈਲ ਫ਼ੋਨ ਅਤੇ ਚਾਰਜਰ
- ☐ ਮਹੱਤਵਪੂਰਨ ਦਸਤਾਵੇਜ਼
- ☐ ਕੀਮਤੀ ਸਾਮਾਨ
- ☐ ਨਕਦੀ ਅਤੇ ਬੈਂਕ ਕਾਰਡ
- ☐ ਦਵਾਈਆਂ

## ਵਧੇਰੇ ਜਾਣਕਾਰੀ ਕਿੱਥੋਂ ਲੈਣੀ ਹੈ?

ਆਪਣੇ ਸੂਬੇ ਜਾਂ ਕੇਂਦਰੀ ਪ੍ਰਦੇਸ਼ ਦੀਆਂ ਐਮਰਜੈਂਸੀ ਸੇਵਾਵਾਂ ਦੀ ਸੰਪਰਕ ਜਾਣਕਾਰੀ ਲੱਭੋ।

[getready.gov.au/punjabi](https://getready.gov.au/punjabi)

ਸਿੱਖੋ ਕਿ ਚੇਤਾਵਨੀਆਂ ਕਿਵੇਂ ਪ੍ਰਾਪਤ ਕਰਨੀਆਂ ਹਨ ਅਤੇ ਜੰਗਲੀ ਅੱਗ ਅਤੇ ਹੋਰ ਕੁਦਰਤੀ ਆਫ਼ਤਾਂ ਲਈ ਕਿਵੇਂ ਤਿਆਰੀ ਕਰਨੀ ਹੈ।

ਜੰਗਲੀ ਅੱਗ ਲੱਗੇ ਹੋਣ ਦੌਰਾਨ, ABC ਜਾਂ SBS ਰੇਡੀਓ 'ਤੇ ਸਥਾਨਕ ਚੇਤਾਵਨੀਆਂ ਅਤੇ ਤਾਜ਼ਾ ਜਾਣਕਾਰੀ ਸੁਣੋ।

ਰਾਸ਼ਟਰੀ ਅਨੁਵਾਦ ਅਤੇ ਦੁਬਾਸੀਆ ਸੇਵਾ (TIS) ਲਈ 131 450 'ਤੇ ਫ਼ੋਨ ਕਰੋ।

